

ਪ੍ਰਭਾਤੀ ਮਹਲਾ ੫ ॥

Prabhaatee, Fifth Mehl:

ਗੁਨ ਗਾਵਤ ਮਨਿ ਹੋਇ ਅਨੰਦ ॥

Singing His Glorious Praises, the mind is in ecstasy.

ਆਠ ਪਹਰ ਸਿਮਰਉ ਭਗਵੰਤ ॥

Twenty-four hours a day, I meditate in remembrance on God.

ਜਾ ਕੈ ਸਿਮਰਨਿ ਕਲਮਲ ਜਾਹਿ ॥

Remembering Him in meditation, the sins go away.

ਤਿਸੁ ਗੁਰ ਕੀ ਹਮ ਚਰਨੀ ਯਾਹਿ ॥੧॥

I fall at the Feet of that Guru. ||1||

ਸੁਮਤਿ ਦੇਵਹੁ ਸੰਤ ਪਿਆਰੇ ॥

O beloved Saints, please bless me with wisdom;

ਸਿਮਰਉ ਨਾਮੁ ਮੋਹਿ ਨਿਸਤਾਰੇ ॥੧॥ ਰਹਾਉ ॥

let me meditate on the Naam, the Name of the Lord, and be emancipated.

||1||Pause||

ਜਿਨਿ ਗੁਰਿ ਕਹਿਆ ਮਾਰਗੁ ਸੀਧਾ ॥

The Guru has shown me the straight path;

ਸਗਲ ਤਿਆਗਿ ਨਾਮਿ ਹਰਿ ਗੀਧਾ ॥

I have abandoned everything else. I am enraptured with the Name of the Lord.

ਤਿਸੁ ਗੁਰ ਕੈ ਸਦਾ ਬਲਿ ਜਾਈਐ ॥

I am forever a sacrifice to that Guru;

ਹਰਿ ਸਿਮਰਨੁ ਜਿਸੁ ਗੁਰ ਤੇ ਪਾਈਐ ॥੨॥

I meditate in remembrance on the Lord, through the Guru. ||2||

ਬੁਡਤ ਪ੍ਰਾਨੀ ਜਿਨਿ ਗੁਰਹਿ ਤਰਾਇਆ ॥

The Guru carries those mortal beings across, and saves them from drowning.

ਜਿਸੁ ਪ੍ਰਸਾਦਿ ਮੋਹੈ ਨਹੀ ਮਾਇਆ ॥

By His Grace, they are not enticed by Maya;

ਹਲਤੁ ਪਲਤੁ ਜਿਨਿ ਗੁਰਹਿ ਸਵਾਰਿਆ ॥

in this world and the next, they are embellished and exalted by the Guru.

ਤਿਸੁ ਗੁਰ ਉਪਰਿ ਸਦਾ ਹਉ ਵਾਰਿਆ ॥੩॥

I am forever a sacrifice to that Guru. ||3||

ਮਹਾ ਮੁਗਧ ਤੇ ਕੀਆ ਗਿਆਨੀ ॥

From the most ignorant, I have been made spiritually wise,

ਗੁਰ ਪੂਰੇ ਕੀ ਅਕਥ ਕਹਾਨੀ ॥

through the Unspoken Speech of the Perfect Guru.

ਪਾਰਬ੍ਰਹਮ ਨਾਨਕ ਗੁਰਦੇਵ ॥

The Divine Guru, O Nanak, is the Supreme Lord God.

ਵਡੈ ਭਾਗਿ ਪਾਈਐ ਹਰਿ ਸੇਵ ॥੪॥੩॥

By great good fortune, I serve the Lord. ||4||3||